

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਬੰਧੀ ਮੁਢਲੀ ਜਾਣਕਾਰੀ:



ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ

- 1) ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ (ਉਮਰ 46 ਸਾਲ) ਨੇ 1990 ਵਿੱਚ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਇੰਜੀਨੀਅਰਿੰਗ ਕਰਨ ਉਪਰੰਤ ਉਸੇ ਕਾਲਜ ਵਿੱਚ ਬਤੌਰ ਅਧਿਆਪਕ ਪੜ੍ਹਾਉਣਾ ਸ਼ੁਰੂ ਕਰ ਦਿੱਤਾ।
- 2) 29 ਅਗਸਤ, 1991 ਨੂੰ ਚੰਡੀਗੜ੍ਹ ਵਿਖੇ ਇੱਕ ਪੁਲਿਸ ਅਧਿਕਾਰੀ ਉੱਪਰ ਹੋਏ ਹਮਲੇ ਦਾ ਸ਼ੱਕ ਪੁਲਿਸ ਵੱਲੋਂ ਪ੍ਰੋ. ਭੁੱਲਰ ਉੱਪਰ ਕੀਤਾ ਜਾਣ ਲੱਗਾ। (ਹਾਲ ਵਿੱਚ ਹੀ ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪ੍ਰੋ. ਭੁੱਲਰ ਨੂੰ ਇਸ ਕੇਸ ਵਿੱਚੋਂ ਸਾਫ 'ਡਿਸਚਾਰਜ' ਕਰ ਦਿੱਤਾ ਹੈ।)
- 3) ਪੁਲਿਸ ਵੱਲੋਂ ਪ੍ਰੋ. ਭੁੱਲਰ ਦੇ ਪਿਤਾ ਸ. ਬਲਵੰਤ ਸਿੰਘ (ਸ਼ੈਕਸਨ ਅਫਸਰ, ਆਡਿਟ ਮਹਿਕਮਾ, ਫਰੀਦਕੋਟ) ਅਤੇ ਮਾਸਤ ਸ. ਮਨਜੀਤ ਸਿੰਘ ਸੋਹੀ (ਫੀਲਡ ਅਫਸਰ, ਰਿਜ਼ਰਵ ਬੈਂਕ) ਨੂੰ ਦਸੰਬਰ 1991 ਵਿੱਚ ਪੁੱਛਗਿੱਛ ਬਹਾਨੇ ਅਗਵਾਹ ਕਰਕੇ ਮਾਰ ਦਿੱਤਾ। (ਇਸ ਸਬੰਧੀ ਪੰਜਾਬ ਦੀ ਮੁੱਖ ਅਦਾਲਤ ਨੇ ਸੰਨ 2008 ਪੁਲਿਸ ਅਫਸਰ ਸੁਮੇਧ ਸੈਣੀ ਖਿਲਾਫ ਕੇਸ ਦਰਜ ਕਰਕੇ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।)
- 4) ਇਸ ਤੋਂ ਇਲਾਵਾ ਪ੍ਰੋ. ਭੁੱਲਰ ਦੇ ਇੱਕ ਇੰਜੀਨੀਅਰ ਦੋਸਤ ਬਲਵੰਤ ਸਿੰਘ ਮੁਲਤਾਨੀ ਨੂੰ ਵੀ ਪੁਲਿਸ ਨੇ ਅਗਵਾਹ ਕਰਕੇ ਮਾਰ ਦਿੱਤਾ। (ਬਲਵੰਤ ਸਿੰਘ ਦਾ ਪਿਤਾ ਦਰਸ਼ਨ ਸਿੰਘ ਮੁਲਤਾਨੀ ਅੱਜ ਵੀ ਆਪਣੇ ਪੁੱਤ ਦੇ ਕਤਲ ਦਾ ਇਨਸਾਫ ਹਾਸਿਲ ਕਰਨ ਲਈ ਅਦਾਲਤਾਂ ਦੇ ਚੱਕਰ ਲਗਾ ਰਿਹਾ ਹੈ।)
- 5) ਜਦੋਂ 10 ਸਤੰਬਰ 1993 ਨੂੰ ਦਿੱਲੀ ਵਿਖੇ ਕਾਂਗਰਸ ਦੇ ਇੱਕ ਯੂਥ ਆਗੂ ਨੂੰ ਕਬਿਤ ਤੌਰ ਉੱਤੇ ਮਾਰਨ ਲਈ ਹੋਏ ਜਾਨਲੇਵਾ ਬੰਬ ਧਮਾਕੇ ਸਬੰਧੀ ਵੀ ਪੁਲਿਸ ਵੱਲੋਂ ਪ੍ਰੋ. ਭੁੱਲਰ ਉੱਪਰ ਸ਼ੱਕ ਕੀਤਾ ਜਾਣ ਲੱਗਾ ਤਾਂ ਪ੍ਰੋ. ਭੁੱਲਰ ਨੇ ਪੁਲਿਸ ਵੱਲੋਂ ਲਾਪਤਾ ਕਰਕੇ ਮਾਰ ਕਰ ਦਿੱਤੇ ਜਾਣ ਦੇ ਖਦਸ਼ੇ ਕਾਰਨ ਇਹ ਮੁਲਕ ਛੱਡ ਦਿੱਤਾ, ਕਿਉਂਕਿ ਉਸ ਦੇ ਪਿਤਾ ਅਤੇ ਮਾਸਤ ਨਾਲ ਪਹਿਲਾਂ ਹੀ ਅਜਿਹਾ ਵਾਪਰ ਚੁੱਕਾ ਸੀ। ਪਰ ਜਰਮਨ ਅਧਿਕਾਰੀਆਂ ਨੇ ਸਹੀ ਦਸਤਾਵੇਜ਼ਾਂ ਦੀ ਘਾਟ ਕਾਰਨ ਪ੍ਰੋ. ਭੁੱਲਰ ਨੂੰ ਫਰੈਂਕਫਰਟ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਅਤੇ ਮਿਤੀ 19 ਜਨਵਰੀ, 1995 ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਭਾਰਤੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ।
- 6) ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪਿਛਲੇ ਤਕਰੀਬਨ 15 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ ਅਤੇ ਉਸ ਨੂੰ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਮੌਤ ਦੀ ਸਜ਼ਾ ਹੋਈ ਹੈ।
- 7) ਪ੍ਰੋ. ਭੁੱਲਰ ਦੀ ਮੌਤ ਦੀ ਸਜ਼ਾ ਰੱਦ ਕਰਵਾਉਣ ਲਈ ਭਾਰਤ ਦੇ ਰਾਸ਼ਟਰਪਤੀ ਕੋਲ ਪਾਈ ਅਰਜੀ ਪਿਛਲੇ ਤਕਰੀਬਨ ਸੱਤ ਸਾਲਾਂ ਤੋਂ ਵਿਚਾਰ ਅਧੀਨ ਹੈ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਕਿਉਂ ਰੱਦ ਕੀਤੀ ਜਾਣੀ ਚਾਹੀਦੀ ਹੈ?

- 1) ਕਿਉਂਕਿ ਭਾਰਤੀ ਸੁਪਰੀਮ ਕੋਰਟ ਵੱਲੋਂ ਫਾਂਸੀ ਲਈ ਮਿੱਥੇ 'ਵਿਰਲਿਆਂ ਵਿੱਚੋਂ ਵਿਰਲੇ ਕੇਸ' ਦਾ ਨਿਯਮ ਇਸ ਕੇਸ ਉੱਤੇ ਕਿਸੇ ਵੀ ਦਲੀਲ ਅਨੁਸਾਰ ਲਾਗੂ ਨਹੀਂ ਕੀਤਾ ਜਾ ਸਕਦਾ।
- 2) ਕਿਉਂਕਿ ਪ੍ਰੋ. ਭੁੱਲਰ ਨੂੰ ਪਾਟਵੇਂ ਫੈਸਲੇ ਦੇ ਅਧਾਰ ਉੱਤੇ ਫਾਂਸੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੀ ਅਦਾਲਤ ਦੇ ਮੁੱਖ ਜੱਜ ਜਸਟਿਸ ਸ਼ਾਹ ਨੇ ਪ੍ਰੋ. ਭੁੱਲਰ ਨੂੰ ਇਸ ਕੇਸ ਵਿੱਚੋਂ ਬਰੀ ਕਰਦਿਆਂ ਕਿਹਾ ਸੀ ਕਿ ਜੇਕਰ ਭੁੱਲਰ ਕਿਸੇ ਹੋਰ ਕੇਸ ਵਿੱਚ ਲੋੜੀਂਦਾ ਨਹੀਂ ਹੈ ਤਾਂ ਇਸ ਨੂੰ ਤੁਰਤ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਜਾਵੇ ਪਰ ਦੂਸਰੇ ਦੋ ਜੱਜਾਂ ਨੇ ਉਸ ਨੂੰ ਦਿੱਤੀ ਫਾਂਸੀ ਦੀ ਸਜਾ ਬਰਕਰਾਰ ਰੱਖੀ ਹੈ।
- 3) ਕਿਉਂਕਿ ਪ੍ਰੋ. ਭੁੱਲਰ ਖਿਲਾਫ ਪੁਲਿਸ ਵੱਲੋਂ ਖੜ੍ਹੇ ਕੀਤੇ 133 ਗਵਾਹ ਭੁੱਲਰ ਦੀ ਅਦਾਲਤ ਵਿੱਚ ਸ਼ਨਾਖ਼ਤ ਹੀ ਨਹੀਂ ਕਰ ਸਕੇ।
- 4) ਕਿਉਂਕਿ ਉਸ ਖਿਲਾਫ ਫਾਂਸੀ ਦਾ ਅਧਾਰ ਬਣਾਇਆ ਗਿਆ ਇਕਬਾਲੀਆ ਬਿਆਨ ਪੁਲਿਸ ਹਿਰਾਸਤ ਵਿੱਚ ਦਿੱਤਾ ਗਿਆ ਗੈਰ-ਨਿਆਇਕ ਬਿਆਨ ਹੈ ਜਿਸ ਨੂੰ ਮਜਬੂਤੀ ਦੇਣ ਲਈ ਪੁਲਿਸ ਕੋਲ ਕੋਈ ਸਬੂਤ ਜਾਂ ਗਵਾਹ ਨਹੀਂ ਹੈ। ਹੋਰ ਤਾਂ ਹੋਰ ਇਸ ਬਿਆਨ ਨੂੰ ਮੈਜੀਸਟ੍ਰੇਟ ਕੋਲੋਂ ਤਸਦੀਕ ਵੀ ਨਹੀਂ ਸੀ ਕਰਵਾਇਆ ਗਿਆ ਅਤੇ ਸੁਪਰੀਮ ਕੋਰਟ ਦੇ ਜਸਟਿਸ ਸ਼ਾਹ ਨੇ ਆਪਣੇ ਫੈਸਲੇ ਵਿੱਚ ਇਸ ਬਿਆਨ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਆਮ ਤੌਰ ਉੱਤੇ ਪੁਲਿਸ ਨੂੰ ਦਿੱਤਾ ਬਿਆਨ ਕਾਨੂੰਨ ਅੰਦਰ ਸਬੂਤ ਦੇ ਤੌਰ ਉੱਤੇ ਨਹੀਂ ਵਰਤਿਆ ਜਾ ਸਕਦਾ ਪਰ ਟਾਡਾ ਤਹਿਤ ਚੱਲੇ ਇਸ ਮੁਕਦਮੇ ਵਿੱਚ ਸਿਰਫ ਇਸ ਕਥਿਤ ਬਿਆਨ ਦੇ ਅਧਾਰ ਉੱਤੇ ਹੀ ਫਾਂਸੀ ਦੀ ਸਜਾ ਸੁਣਾਈ ਗਈ ਹੈ।
- 5) ਕਿਉਂਕਿ ਇਸ ਕੇਸ ਵਿੱਚ ਪੁਲਿਸ ਵੱਲੋਂ ਮੁੱਖ ਦੋਸ਼ੀ ਦੇ ਤੌਰ 'ਤੇ ਨਾਮਜ਼ਦ ਕੀਤਾ ਗਿਆ ਦਇਆ ਸਿੰਘ ਲਾਹੌਰੀਆ ਬਰੀ ਹੋ ਚੁੱਕਾ ਹੈ।
- 6) ਕਿਉਂਕਿ ਪ੍ਰੋ. ਭੁੱਲਰ ਦਾ ਕੇਸ ਦਹਿਸ਼ਤਗਰਦੀ ਰੋਕੂ ਕਾਨੂੰਨ 'ਟਾਡਾ' ਤਹਿਤ ਚਲਾਇਆ ਗਿਆ ਸੀ ਪਰ ਦਿੱਲੀ ਵਿੱਚ ਵਾਪਰੇ ਉਸ ਬੰਬ ਧਮਾਕੇ ਨੂੰ 'ਦਹਿਸ਼ਤਗਰਦ ਕਾਰਵਾਈ' ਨਹੀਂ ਕਿਹਾ ਜਾ ਸਕਦਾ। ਤੱਥਾਂ ਅਨੁਸਾਰ ਇਹ ਕਥਿਤ ਕਾਰਵਾਈ ਰਾਜੀਵ ਗਾਂਧੀ ਕਤਲ ਕੇਸ ਵਾਂਗ ਹੀ ਕਿਸੇ ਇੱਕ ਵਿਅਕਤੀ ਨੂੰ ਮਾਰਨ ਲਈ ਕੀਤੀ ਗਈ ਸੀ, ਦਹਿਸ਼ਤ ਪੈਦਾ ਕਰਨ ਲਈ ਨਹੀਂ। ਜ਼ਿਕਰਯੋਗ ਹੈ ਕਿ ਭਾਰਤੀ ਸੁਪਰੀਮ ਕੋਰਟ ਦੇ 'ਨਲਿਨੀ ਬਨਾਮ ਤਮਿਲਨਾਡੂ ਸਰਕਾਰ' ਕੇਸ ਵਿੱਚ ਦਿੱਤੇ ਫੈਸਲੇ ਅਨੁਸਾਰ ਰਾਜੀਵ ਗਾਂਧੀ ਦਾ ਕਤਲ ਦਹਿਸ਼ਤਗਰਦ ਕਾਰਵਾਈ ਨਹੀਂ ਸੀ।

ਇਸ ਸਬੰਧੀ ਅਸੀਂ ਕੀ ਕਰ ਸਕਦੇ ਹਾਂ?

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਤੀ ਗਈ ਫਾਂਸੀ ਦੀ ਸਜਾ ਅਹਿਮ ਕਾਨੂੰਨੀ ਨੁਕਤਿਆਂ ਅਤੇ ਤੱਥਾਂ ਨੂੰ ਅੱਖੋਂ ਪਰਖੇ ਕਰਕੇ ਸੁਣਾਈ ਗਈ ਹੈ ਜੋ ਇਸ ਹੋਣਹਾਰ ਨੌਜਵਾਨ ਨਾਲ ਹੋਈ ਵੱਡੀ ਬੇਇਨਸਾਫੀ ਹੈ। ਇਸ ਦੀ ਦਰੁਸਤੀ ਲਈ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਜਿਨ੍ਹਾਂ ਵਿੱਚੋਂ 'ਲਾਇਰਜ਼ ਫਾਰ ਹਿਊਮਨ ਰਾਈਟਸ, ਚੰਡੀਗੜ੍ਹ' ਪ੍ਰਮੁੱਖ ਹੈ, ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਇੱਕ ਅਰਜੀ ਦਾਇਰ ਕਰਨ ਲਈ ਦਸਤਖ਼ਤੀ ਮੁਹਿੰਮ ਸੰਸਾਰ ਪੱਧਰ ਉੱਤੇ ਚਲਾਈ ਜਾ ਰਹੀ ਹੈ। ਆਉ! ਆਪਾਂ ਸਾਰੇ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਆਪਣੇ ਦਸਤਖ਼ਤਾਂ ਰਾਹੀਂ ਪ੍ਰੋ. ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਆਵਾਜ਼ ਬੁਲੰਦ ਕਰੀਏ।

ਵੱਲੋਂ:
ਸਿੱਖ ਸਟੂਡੈਂਟਸ ਫੈਡਰੇਸ਼ਨ

ਵਧੇਰੇ ਜਾਣਕਾਰੀ ਲਈ ਤੁਸੀਂ ਸਾਡੀ ਵੈਬਸਾਈਟ www.sikhstudentsfederation.com ਦੇਖ ਸਕਦੇ ਹੋ।